

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਬਠਿੰਡਾ

ਬਠਿੰਡਾ ਜ਼ਿਲੇ ਵਿਚ 9.67 ਲੱਖ ਮੀਟ੍ਰਿਕ ਕਣਕ ਦੀ ਕੀਤੀ ਗਈ  
ਖਰੀਦ

878754 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਹੋਈ ਲਿਫਟਿੰਗ  
1687 ਕਰੋੜ ਦੀ ਕੀਤੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ  
ਬਠਿੰਡਾ, 17 ਮਈ : ਬੀਤੀ ਸ਼ਾਮ ਤੱਕ ਜ਼ਿਲਾ ਬਠਿੰਡਾ ਦੀਆਂ ਮੰਡੀਆਂ  
'ਚ 9,67,275 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ। ਇਹ  
ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ਼੍ਰੀਨਿਵਾਸਨ ਨੇ ਦਿੱਤੀ  
ਹੈ। ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਮੰਡੀਆਂ ਵਿਚ ਕੁੱਲ 9,69,274  
ਮੀਟ੍ਰਿਕ ਟਨ ਕਣਕ ਪੁੱਜੀ ਹੈ। ਇਸ ਤੋਂ ਇਲਾਵਾ ਜ਼ਿਲੇ ਦੇ ਕਿਸਾਨਾਂ ਨੂੰ  
ਹੁਣ ਤੱਕ 1687 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।  
ਉਨ੍ਹਾਂ ਇਹ ਵੀ ਕਿਹਾ ਕਿ ਅਦਾਇਗੀ ਸਬੰਧੀ ਕਿਸਾਨਾਂ ਨੂੰ ਕਿਸੇ ਵੀ  
ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਸਪਲਾਈ ਕੰਟਰੋਲਰ  
ਸ੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਪਨਗ੍ਰੇਨ ਨੇ 279212  
ਮੀਟ੍ਰਿਕ ਟਨ ਖਰੀਦ ਕੀਤੀ ਹੈ। ਇਸੇ ਤਰਾਂ ਮਾਰਕਫੈਡ ਵੱਲੋਂ  
251820 ਮੀਟ੍ਰਿਕ ਟਨ, ਪਨਸਪ ਵੱਲੋਂ 218743 ਮੀਟ੍ਰਿਕ ਟਨ,  
ਪੰਜਾਬ ਰਾਜ ਗੋਦਾਮ ਨਿਗਮ ਵੱਲੋਂ 147007 ਮੀਟ੍ਰਿਕ ਟਨ, ਭਾਰਤੀ

ਖੁਰਾਕ ਨਿਗਮ ਵੱਲੋਂ 68848 ਮੀਟ੍ਰਿਕ ਟਨ ਅਤੇ ਨਿੱਜੀ ਵਪਾਰੀਆਂ ਵੱਲੋਂ 1645 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਬਿਨਾਂ 878754 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ

I/25335/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ ਬਠਿੰਡਾ

ਕੋਵਿਡ 19

11 ਹੋਰ ਹਸਪਤਾਲ ਤੋਂ ਪਰਤੇ ਘਰਾਂ ਨੂੰ, ਹਸਪਤਾਲ ਵਿਚ ਰਹਿ ਗਏ ਕੇਵਲ 4

ਬਠਿੰਡਾ, 17 ਮਈ

ਬਠਿੰਡਾ ਜ਼ਿਲੇ ਦੇ ਹਸਪਤਾਲਾਂ ਵਿਚ ਹੁਣ ਕਰੋਨਾ ਨਾਲ ਲੜ ਰਹੇ ਕੇਵਲ ਚਾਰ ਲੋਕ ਰਹਿ ਗਏ ਹਨ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਅੱਜ 11 ਹੋਰ ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ 43 ਲੋਕਾਂ ਦੇ ਨਮੂਨਿਆਂ ਦੀਆਂ ਰਿਪੋਰਟਾਂ ਪਾਜ਼ਿਟਿਵ ਆਈਆਂ ਸਨ। ਇੰਨਾਂ ਵਿਚੋਂ ਹੁਣ ਤੱਕ 39 ਲੋਕ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਉਨ੍ਹਾਂ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਇੰਨਾਂ ਨੂੰ ਹੋਰ 2 ਹਫ਼ਤੇ

ਤੱਕ ਘਰਾਂ ਵਿਚ ਇਕਾਂਤਵਾਸ ਵਿਚ ਰਹਿਣਾ ਪਵੇਗਾ। ਉਨਾਂ ਨੇ ਕਿਹਾ ਕਿ ਇੰਨਾਂ ਨੂੰ ਹਸਪਤਾਲ ਤੋਂ ਰਵਾਨਾ ਕਰਨ ਤੋਂ ਪਹਿਲਾਂ ਬਕਾਇਦਾ ਇਸ ਸਬੰਧੀ ਸਾਰੀਆਂ ਜਰੂਰੀ ਸਲਾਹਾਂ ਡਾਕਟਰਾਂ ਵੱਲੋਂ ਦੇ ਕੇ ਵਿਦਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀ ਨਿਵਾਸਨ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਲਈ ਹੁਣ ਕਾਫੀ ਛੋਟਾਂ ਦਿੱਤੀਆਂ ਗਈਆਂ ਹਨ ਅਤੇ ਹੁਣ ਜਿੰਮੇਵਾਰੀ ਲੋਕਾਂ ਦੀ ਬਣਦੀ ਹੈ ਕਿ ਉਹ ਸਾਰੀਆਂ ਸਾਵਧਾਨੀਆਂ ਰੱਖਣ। ਉਨਾਂ ਨੇ ਕਿਹਾ ਕਿ ਬਜ਼ਾਰਾਂ ਆਦਿ ਵਿਚ ਸਮਾਜਿਕ ਦੂਰੀ ਦੇ ਨਿਯਮ ਦਾ ਸਖ਼ਤੀ ਨਾਲ ਪਾਲਣ ਕੀਤਾ ਜਾਵੇ ਅਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਜਰੂਰ ਪਹਿਣਿਆ ਜਾਵੇ।

I/25364/2020